

# Inaugural Meeting of the IBSA National Security Advisers

August 25, 2021

## IBSA ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਪਹਿਲੀ ਬੈਠਕ

25 ਅਗਸਤ, 2021

1. ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਅਜੀਤ ਡੋਵਾਲ ਕੇਸੀ ਨੇ ਬੁੱਧਵਾਰ, 25 ਅਗਸਤ, 2021 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ IBSA ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਪਹਿਲੀ ਬੈਠਕ ਦੀ ਮੇਜ਼ਬਾਨੀ ਕੀਤੀ।
2. ਇਹ ਬੈਠਕ ਭਾਰਤ ਦੀ IBSA ਦੀ ਪ੍ਰਧਾਨਗੀ ਦੌਰਾਨ ਹੋਣ ਵਾਲੇ ਅਗਲੇ IBSA ਸਿਖਰ ਸੰਮੇਲਨ ਦੀ ਤਿਆਰੀ ਪ੍ਰਕਿਰਿਆ ਦੇ ਹਿੱਸੇ ਵਜੋਂ ਬੁਲਾਈ ਗਈ ਸੀ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਗੱਦੀਨਸ਼ੀਨ ਹੁੰਦਿਆਂ ਭਾਰਤ ਦੀ ਪ੍ਰਧਾਨਗੀ ਦੌਰਾਨ ਹੋਈ ਇਸ ਬੈਠਕ ਦਾ ਵਿਸ਼ਾ "ਡੈਮੋਕ੍ਰਾਫੀ ਅਤੇ ਵਿਕਾਸ ਲਈ ਲੋਕਤੰਤਰ" ਹੈ। IBSA ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਇਹ ਪਹਿਲੀ ਅਜਿਹੀ ਬੈਠਕ ਸੀ, ਜੋ ਦੁਨੀਆ ਵਿੱਚ ਵਧਦੀ ਰਾਜਨੀਤਿਕ ਅਤੇ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਤਿੰਨ ਦੇਸ਼ਾਂ ਦਰਮਿਆਨ ਨੇੜਲੇ ਸਹਿਯੋਗ ਦੇ ਮਹੱਤਵ ਨੂੰ ਦਰਸਾਉਂਦੀ ਹੈ।
3. ਭਾਰਤ, ਬ੍ਰਾਜ਼ੀਲ ਅਤੇ ਦੱਖਣੀ ਅਫਰੀਕਾ ਤਿੰਨ ਵੱਡੇ ਵਿਕਾਸਸ਼ੀਲ ਦੇਸ਼ ਹਨ ਜੋ ਲੋਕਤੰਤਰ ਅਤੇ ਬਹੁਲਵਾਦ ਦੀਆਂ ਸਾਂਝੀਆਂ ਕਦਰਾਂ-ਕੀਮਤਾਂ ਨਾਲ ਬੱਝੇ ਤਿੰਨ ਵੱਖ-ਵੱਖ ਮਹਾਂਦੀਪਾਂ ਅੰਦਰ ਸਥਿਤ ਹਨ। ਇਹ ਸਾਰੇ ਸਮੁੰਦਰੀ ਦੇਸ਼ ਵੀ ਹਨ।
4. ਬੈਠਕ ਦੌਰਾਨ ਸਮੁੰਦਰੀ ਸੁਰੱਖਿਆ, ਅੱਤਵਾਦ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਵਿਰੁੱਧ ਲੜਾਈ ਅਤੇ ਸਾਈਬਰ ਸੁਰੱਖਿਆ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਗੀਦਾਰਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਕਿ ਅੱਤਵਾਦ, ਖਾਸ ਕਰਕੇ ਸਰਕਾਰੀ ਸਰਪ੍ਰਸਤੀ ਹੇਠ ਹੋਣ ਵਾਲਾ ਸਰਹੱਦ ਪਾਰ ਅੱਤਵਾਦ, ਆਲਮੀ ਸ਼ਾਂਤੀ ਅਤੇ ਸੁਰੱਖਿਆ ਲਈ ਸਭ ਤੋਂ ਵੱਡਾ ਖਤਰਾ ਬਣਿਆ ਹੋਇਆ ਹੈ ਅਤੇ ਇਸਦਾ ਮੁਕਾਬਲਾ ਇਕਜੁੱਟ ਯਤਨਾਂ ਦੁਆਰਾ ਹੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਖੁਫੀਆ ਜਾਣਕਾਰੀ ਸਾਂਝਾ ਕਰਨ, ਸਬੰਧਤ ਰਾਸ਼ਟਰੀ ਏਜੰਸੀਆਂ ਦਰਮਿਆਨ ਸਰਬੋਤਮ ਪ੍ਰਥਾਵਾਂ ਦੇ ਵਟਾਂਦਰੇ ਅਤੇ ਸਮਰੱਥਾ ਨਿਰਮਾਣ ਵਿੱਚ ਸਹਿਯੋਗ ਵਧਾਉਣ 'ਤੇ ਵੀ ਸਹਿਮਤੀ ਦਿੱਤੀ।
5. ਸਮੁੰਦਰੀ ਸੁਰੱਖਿਆ ਨੂੰ ਭਵਿੱਖੀ ਸਹਿਯੋਗ ਦੇ ਮਹੱਤਵਪੂਰਨ ਖੇਤਰ ਵਜੋਂ ਪਛਾਣਿਆ ਗਿਆ। ਸਮੁੰਦਰੀ ਡਕੈਤੀ ਅਤੇ ਨਸ਼ੀਲੇ ਪਦਾਰਥਾਂ ਅਤੇ ਮਨੁੱਖੀ ਤਸਕਰੀ ਨਾਲ ਨਜਿੱਠਣ ਦੇ ਤੰਤਰ ਨੂੰ ਮਜ਼ਬੂਤ ਕਰਨ ਅਤੇ ਸੰਚਾਰ ਅਤੇ ਊਰਜਾ ਦੀਆਂ ਸਮੁੰਦਰੀ ਲਾਈਨਾਂ ਅਤੇ ਮੱਛੀ ਫੜਨ ਸਮੇਤ ਸਮੁੰਦਰੀ ਸਰੋਤਾਂ ਦੇ ਟਿਕਾਉ ਪ੍ਰਯੋਗ ਨੂੰ ਯਕੀਨੀ ਬਣਾਉਣ ਉੱਤੇ ਸਹਿਮਤੀ ਹੋਈ। ਤਿਕੋਣੇ 'IBSAMAR' ਸਮੁੰਦਰੀ ਅਭਿਆਸ ਦਾ ਅਗਲਾ ਦੌਰ ਜਲਦੀ ਹੋਵੇਗਾ। ਭਾਰਤ ਨੇ 2022 ਵਿੱਚ ਹੋਣ ਵਾਲੇ ਮਿਲਾਨ ਜਲ ਸੈਨਾ ਅਭਿਆਸ ਲਈ ਬ੍ਰਾਜ਼ੀਲ ਅਤੇ ਦੱਖਣੀ ਅਫਰੀਕਾ ਨੂੰ ਵੀ ਸੱਦਾ ਦਿੱਤਾ। ਭਾਰਤ ਨੇ ਸੁਰੱਖਿਆ ਉਦਯੋਗਾਂ ਵਿੱਚ ਸਹਿਯੋਗ ਦੀ ਤਜਵੀਜ਼ ਹਰ ਦੇਸ਼ ਦੀ ਆਪੇ ਆਪਣੀਆਂ ਸ਼ਕਤੀਆਂ ਅਤੇ ਸਮੁੰਦਰੀ ਪਲੇਟਫਾਰਮਾਂ ਦੇ ਸਾਂਝੇ ਵਿਕਾਸ ਲਈ ਸਰੋਤਾਂ ਨੂੰ ਇਕੱਠਾ ਕਰਨ ਦੇ ਅਧਾਰ 'ਤੇ ਕੀਤੀ।

7. ਇਨ੍ਹਾਂ ਤਿੰਨਾਂ ਦੇਸ਼ਾਂ ਦੇ ਨੁਮਾਇੰਦਿਆਂ ਨੇ ਸਾਈਬਰ ਸੁਰੱਖਿਆ ਵਿੱਚ ਵਿਹਾਰਕ ਸਹਿਯੋਗ ਵਧਾਉਣ 'ਤੇ ਵੀ ਸਹਿਮਤੀ ਪ੍ਰਗਟਾਈ ਅਤੇ ਸਾਈਬਰ ਸੁਰੱਖਿਆ 'ਤੇ ਇੱਕ ਮਾਹਰ ਸਮੂਹ ਦੀ ਬੈਠਕ ਕਰਾਉਣ ਸਬੰਧੀ ਭਾਰਤ ਦੀ ਪੇਸ਼ਕਸ਼ ਪ੍ਰਵਾਨ ਕੀਤੀ। ਉਨ੍ਹਾਂ ਨੇ ਸਾਈਬਰ ਅਤੇ ICT ਨਾਲ ਜੁੜੇ ਮੁੱਦਿਆਂ 'ਤੇ ਸੰਯੁਕਤ ਰਾਸ਼ਟਰ ਅੰਦਰਲੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ।

ਨਵੀਂ ਦਿੱਲੀ

25 ਅਗਸਤ, 2021

**DISCLAIMER:** This is an approximate translation. The original is available in English on MEA's website and may be referred to as the official press release.